

ਗੋਂਡ ਮਹਲਾ ੫ ॥

Gond, Fifth Mehl:

ਸੰਤਨ ਕੈ ਬਲਿਹਾਰੈ ਜਾਉ ॥

I am a sacrifice to the Saints.

ਸੰਤਨ ਕੈ ਸੰਗਿ ਰਾਮ ਗੁਨ ਗਾਉ ॥

Associating with the Saints, I sing the Glorious Praises of the Lord.

ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥

By the Grace of the Saints, all the sins are taken away.

ਸੰਤ ਸਰਣਿ ਵਡਭਾਗੀ ਪਏ ॥੧॥

By great good fortune, one finds the Sanctuary of the Saints. ||1||

ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥

Meditating on the Lord, no obstacles will block your way.

ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥

By Guru's Grace, meditate on God. ||1||Pause||

ਪਾਰਬ੍ਰਹਮੁ ਜਬ ਹੋਇ ਦਇਆਲ ॥

When the Supreme Lord God becomes merciful,

ਸਾਧੂ ਜਨ ਕੀ ਕਰੈ ਰਵਾਲ ॥

he makes me the dust of the feet of the Holy.

ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥

Sexual desire and anger leave his body,

ਰਾਮ ਰਤਨੁ ਵਸੈ ਮਨਿ ਆਇ ॥੨॥

and the Lord, the jewel, comes to dwell in his mind. ||2||

ਸਫਲੁ ਜਨਮੁ ਤਾਂ ਕਾ ਪਰਵਾਣੁ ॥

Fruitful and approved is the life of one

ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥

who knows the Supreme Lord God to be close.

ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥

One who is committed to loving devotional worship of God, and the Kirtan of His Praises,

ਜਨਮ ਜਨਮ ਕਾ ਸੋਇਆ ਜਾਗੈ ॥੩॥

awakens from the sleep of countless incarnations. ||3||

ਚਰਨ ਕਮਲ ਜਨ ਕਾ ਆਧਾਰੁ ॥

The Lord's Lotus Feet are the Support of His humble servant.

ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥

To chant the Praises of the Lord of the Universe is the true trade.

ਦਾਸ ਜਨਾ ਕੀ ਮਨਸਾ ਪੂਰਿ ॥

Please fulfill the hopes of Your humble slave.

ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥

Nanak finds peace in the dust of the feet of the humble. ||4||20||22||6||28||